

ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨ ਧਾਰਾ ॥ ਸੁਖਮਨ ਨਾਰੀ ਸਹਜ ਸਮਾਨੀ  
 ਪੀਵੈ ਪੀਵਨਹਾਰਾ ॥ ੧॥ ਅਉਧੂ ਮੇਰਾ ਮਨੁ ਮਤਵਾਰਾ ॥ ਉਨਮਦ ਚਢਾ ਮਦਨ ਰਸੁ ਚਾਖਿਆ  
 ਤ੍ਰਿਭਵਨ ਭਇਆ ਉਜਿਆਰਾ ॥ ੧॥ ਰਹਾਉ ॥ ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ  
 ਭਾਰੀ ॥ ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥ ੨॥ ਪ੍ਰਗਟ ਪ੍ਰਗਾਸ ਗਿਆਨ ਗੁਰ  
 ਗੰਮਿਤ ਸਤਿਗੁਰ ਤੇ ਸੁਧਿ ਪਾਈ ॥ ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬਹੂ ਜਾਈ  
**॥੧੨॥ {ਪੰਨਾ 969}**

ਪਦਅਰਥ:- ਗਿਆਨ—ਉੱਚਾ ਸਮਝ। ਧਿਆਨ—ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸੁਰਤ। ਮਹੂਆ—ਇਕ ਰੁੱਖ  
 ਜਿਸ ਦੇ ਫੁੱਲ ਸ਼ਰਾਬ ਤਿਆਰ ਕਰਨ ਵਾਸਤੇ ਵਰਤੇ ਜਾਂਦੇ ਹਨ। ਭਾਠੀ—ਅੱਗ ਵਾਲੀ ਭੱਠੀ। ਭਉ—ਪ੍ਰਭੂ ਦਾ  
 ਡਰ। ਨਾਰੀ—ਨਾੜੀ। ਸਮਾਨੀ—ਲੀਨਤਾ। ਪੀਵਨਹਾਰ—ਪੀਣ-ਜੋਗਾ ਹੋਇਆ ਮਨ।11

ਨੋਟ:- ਜੋਗੀ ਗੁੜ, ਮਹੂਏ ਦੇ ਫੁੱਲ ਆਦਿਕ ਰਲਾ ਕੇ ਭੱਠੀ ਵਿਚ ਸ਼ਰਾਬ ਕੱਢਦੇ ਹਨ, ਉਹ ਸ਼ਰਾਬ ਪੀ ਕੇ ਪ੍ਰਾਣਾਯਾਮ  
 ਦੀ ਰਾਹੀਂ ਸੁਖਮਨਾ ਨਾੜੀ ਵਿਚ ਪ੍ਰਾਣ ਟਿਕਾਉਂਦੇ ਹਨ। ਨਾਮ ਦਾ ਰਸੀਆ ਇਹਨਾਂ ਦੇ ਥਾਂ ਉੱਚੀ ਮੱਤ, ਪ੍ਰਭੂ-ਚਰਨਾਂ  
 ਵਿਚ ਜੁੜੀ ਸੁਰਤ ਤੇ ਪ੍ਰਭੂ ਦਾ ਡਰ—ਇਹਨਾਂ ਦੀ ਸਹਾਇਤਾ ਨਾਲ ਸਹਿਜ ਅਵਸਥਾ ਵਿਚ ਅੱਪੜਦਾ ਹੈ। ਇਸ  
 ਤਰ੍ਹਾਂ ਨਾਮ-ਅੰਮ੍ਰਿਤ ਪੀਣ ਦਾ ਅਧਿਕਾਰੀ ਹੋ ਜਾਂਦਾ ਹੈ।11

ਅਉਧੂ—ਹੇ ਜੋਗੀ! ਮਤਵਾਰਾ—ਮਤਵਾਲਾ, ਮਸਤ। ਉਨਮਦ—(ਤੁਰੀਆ-ਅਵਸਥਾ ਦੀ) ਮਸਤੀ। ਮਦਨ—  
 ਮਸਤ ਕਰਨ ਵਾਲਾ। ਤ੍ਰਿਭਵਣ—ਤਿੰਨਾਂ ਭਵਨਾਂ ਵਿਚ।11 ਰਹਾਉ।

ਦੁਇ ਪੁਰ ਜੋਰਿ—ਦੋਵੇਂ ਪੁੜ ਜੋੜ ਕੇ, ਧਰਤੀ ਅਕਾਸ਼ ਨੂੰ ਇਕੱਠਾ ਕਰ ਕੇ, ਸਾਰੇ ਜਗਤ ਦਾ ਮੋਹ ਕਾਬੂ ਕਰਕੇ,  
 ਮਾਇਆ ਦੇ ਮੋਹ ਨੂੰ ਵੱਸ ਵਿਚ ਕਰ ਕੇ। ਰਸਾਇ—ਚਮਕਾਈ, ਮਘਾਈ। ਪੀਉ—ਮੈਂ ਪੀਂਦਾ ਹਾਂ। ਜਲੇਤਾ—  
 ਬਾਲਣ। ਸੰਸਾਰੀ—ਸੰਸਾਰ ਵਿਚ ਖਚਿਤ ਹੋਣ ਵਾਲੀ ਬਿਰਤੀ।21

ਗੰਮਿਤ—ਪ੍ਰਭੂ ਤਕ ਪਹੁੰਚ ਰੱਖਣ ਵਾਲਾ। ਸੁਧਿ—ਸੂਝ। ਤਾਸੁ—ਉਸ ਦੇ। ਮਦ—ਨਸ਼ਾ। ਉਚਕਿ ਨ ਜਾਈ—  
 ਟੁੱਟਦਾ ਨਹੀਂ, ਮੁੱਕਦਾ ਨਹੀਂ।

ਨੋਟ:- ਮੁਸਲਮਾਨ ਅਪਣੀ ਬੋਲੀ ਵਿਚ ਆਪਣੇ ਵਾਸਤੇ ਲਫਜ਼ ‘ਦਾਸ’ ਨਹੀਂ ਵਰਤਦੇ। ਲਫਜ਼ ‘ਦਾਸ’ ਜ਼ਾਹਰ  
 ਕਰਦਾ ਹੈ ਕਿ ਕਬੀਰ ਜੀ ਹਿੰਦੂ ਸਨ।

ਅਰਥ:- ਹੇ ਜੋਗੀ! ਮੇਰਾ (ਭੀ) ਮਨ ਮਸਤ ਹੋਇਆ ਹੋਇਆ ਹੈ, ਮੈਨੂੰ (ਉੱਚੀ ਆਤਮਕ ਅਵਸਥਾ ਦੀ) ਮਸਤੀ  
 ਚੜ੍ਹੀ ਹੋਈ ਹੈ। (ਪਰ) ਮੈਂ ਮਸਤ ਕਰਨ ਵਾਲਾ (ਨਾਮ-) ਰਸ ਚੱਖਿਆ ਹੈ, (ਉਸ ਦੀ ਬਰਕਤਿ ਨਾਲ) ਸਾਰੇ ਹੀ  
 ਜਗਤ ਵਿਚ ਮੈਨੂੰ ਉਸੇ ਦੀ ਜੋਤ ਜਗ ਰਹੀ ਦਿੱਸਦੀ ਹੈ।11 ਰਹਾਉ।

(ਨਾਮ-ਰਸ ਦੀ ਸ਼ਰਾਬ ਕੱਢਣ ਲਈ) ਮੈਂ ਆਤਮ-ਗਿਆਨ ਨੂੰ ਗੁੜ, ਪ੍ਰਭੂ-ਚਰਨਾਂ ਵਿਚ ਜੁੜੀ ਸੁਰਤ ਨੂੰ ਮਹੂਏ ਦੇ  
 ਫੁੱਲ, ਤੇ ਆਪਣੇ ਮਨ ਵਿਚ ਟਿਕਾਏ ਹੋਏ ਪ੍ਰਭੂ ਦੇ ਭਉ ਨੂੰ ਭੱਠੀ ਬਣਾਇਆ ਹੈ। (ਇਸ ਗਿਆਨ-ਧਿਆਨ ਤੇ ਭਉ ਤੋਂ  
 ਉਪਜਿਆ ਨਾਮ-ਰਸ ਪੀ ਕੇ, ਮੇਰਾ ਮਨ) ਅਡੋਲ ਅਵਸਥਾ ਵਿਚ ਲੀਨ ਹੋ ਗਿਆ ਹੈ (ਜਿਵੇਂ ਜੋਗੀ ਸ਼ਰਾਬ ਪੀ ਕੇ  
 ਆਪਣੇ ਪ੍ਰਾਣ) ਸੁਖਮਨ ਨਾੜੀ ਵਿਚ ਟਿਕਾਉਂਦਾ ਹੈ। ਹੁਣ ਮੇਰਾ ਮਨ ਨਾਮ-ਰਸ ਨੂੰ ਪੀਣ-ਜੋਗਾ ਹੋ ਕੇ ਪੀ ਰਿਹਾ ਹੈ।

ਮਾਇਆ ਦੇ ਮੋਹ ਨੂੰ ਵੱਸ ਵਿਚ ਕਰ ਕੇ ਮੈਂ (ਜੋਗੀ ਵਾਲੀ) ਭੱਠੀ ਤਪਾਈ ਹੈ, ਹੁਣ ਮੈਂ ਵੱਡਾ ਮਹਾਨ ਨਾਮ-ਰਸ ਪੀ  
 ਰਿਹਾ ਹਾਂ। ਕਾਮ ਤੇ ਕ੍ਰੋਧ ਦੋਹਾਂ ਨੂੰ ਮੈਂ ਬਾਲਣ ਬਣਾ ਦਿੱਤਾ ਹੈ (ਤੇ, ਉਸ ਭੱਠੀ ਵਿਚ ਸਾੜ ਦਿੱਤਾ ਹੈ, ਭਾਵ, ਮੋਹ ਨੂੰ  
 ਵੱਸ ਕੀਤਿਆਂ ਕਾਮ ਕ੍ਰੋਧ ਭੀ ਮੁੱਕ ਗਏ ਹਨ)। ਇਸ ਤਰ੍ਹਾਂ ਸੰਸਾਰ ਵਿਚ ਫਸਣ ਵਾਲੀ ਬਿਰਤੀ ਖਤਮ ਹੋ ਗਈ  
 ਹੈ।21

(ਪ੍ਰਭੂ ਤਕ) ਪਹੁੰਚ ਵਾਲੇ ਗੁਰੂ ਦੇ ਗਿਆਨ ਦੀ ਬਰਕਤਿ ਨਾਲ ਮੇਰੇ ਅੰਦਰ (ਨਾਮ ਦਾ) ਪਰਕਾਸ਼ ਹੋ ਗਿਆ ਹੈ, ਗੁਰੂ ਤੋਂ ਮੈਨੂੰ (ਉੱਚੀ) ਸਮਝ ਪ੍ਰਾਪਤ ਹੋਈ ਹੈ। ਪ੍ਰਭੂ ਦਾ ਦਾਸ ਕਬੀਰ ਉਸ ਨਸ਼ੇ ਵਿਚ ਮਸਤ ਹੈ, ਉਸ ਦੀ ਮਸਤੀ ਕਦੇ ਮੁੱਕਣ ਵਾਲੀ ਨਹੀਂ ਹੈ।੩।੨।